

ਮਾਝ ਮਹਲਾ ੫ ਘਰੁ ੨ ॥

Maajh, Fifth Mehl, Second House:

ਨਿਤ ਨਿਤ ਦਯੁ ਸਮਾਲੀਐ ॥

Continually, continuously, remember the Merciful Lord.

ਮੂਲਿ ਨ ਮਨਹੁ ਵਿਸਾਰੀਐ ॥ ਰਹਾਉ ॥

Never forget Him from your mind. ||Pause||

ਸੰਤਾ ਸੰਗਤਿ ਪਾਈਐ ॥

Join the Society of the Saints,

ਜਿਤੁ ਜਮ ਕੈ ਪੰਥਿ ਨ ਜਾਈਐ ॥

and you shall not have to go down the path of Death.

ਤੇਸਾ ਹਰਿ ਕਾ ਨਾਮੁ ਲੈ ਤੇਰੇ ਕੁਲਹਿ ਨ ਲਾਗੈ ਗਾਲਿ ਜੀਉ ॥੧॥

Take the Provisions of the Lord's Name with you, and no stain shall attach itself to your family. ||1||

ਜੋ ਸਿਮਰੰਦੇ ਸਾਂਈਐ ॥

Those who meditate on the Master

ਨਰਕਿ ਨ ਸੇਈ ਪਾਈਐ ॥

shall not be thrown down into hell.

ਤਤੀ ਵਾਉ ਨ ਲਗਈ ਜਿਨ ਮਨਿ ਵੁਠਾ ਆਇ ਜੀਉ ॥੨॥

Even the hot winds shall not touch them. The Lord has come to dwell within their minds. ||2||

ਸੇਈ ਸੁੰਦਰ ਸੋਹਣੇ ॥

They alone are beautiful and attractive,

ਸਾਧਸੰਗਿ ਜਿਨ ਬੈਹਣੇ ॥

who abide in the Saadh Sangat, the Company of the Holy.

ਹਰਿ ਧਨੁ ਜਿਨੀ ਸੰਜਿਆ ਸੇਈ ਗੰਭੀਰ ਅਪਾਰ ਜੀਉ ॥੩॥

Those who have gathered in the wealth of the Lord's Name-they alone are deep and thoughtful and vast. ||3||

ਹਰਿ ਅਮਿਉ ਰਸਾਇਣੁ ਪੀਵੀਐ ॥

Drink in the Ambrosial Essence of the Name,

ਮੁਹਿ ਡਿਠੈ ਜਨ ਕੈ ਜੀਵੀਐ ॥

and live by beholding the face of the Lord's servant.

ਕਾਰਜ ਸਭਿ ਸਵਾਰਿ ਲੈ ਨਿਤ ਪੂਜਹੁ ਗੁਰ ਕੇ ਪਾਵ ਜੀਉ ॥੪॥

Let all your affairs be resolved, by continually worshipping the Feet of the Guru. ||4||

ਜੋ ਹਰਿ ਕੀਤਾ ਆਪਣਾ ॥

Whom the Lord has made His Own.

ਤਿਨਹਿ ਗੁਸਾਈ ਜਾਪਣਾ ॥

he alone meditates on the Lord of the World.

ਸੋ ਸੂਰਾ ਪਰਧਾਨੁ ਸੋ ਮਸਤਕਿ ਜਿਸ ਦੈ ਭਾਗੁ ਜੀਉ ॥੫॥

He alone is a warrior, and he alone is the chosen one, upon whose forehead good destiny is recorded. ||5||

ਮਨ ਮੰਧੇ ਪ੍ਰਭੁ ਅਵਗਾਹੀਆ ॥

Within my mind, I meditate on God.

ਏਹਿ ਰਸ ਭੋਗਣ ਪਾਤਿਸਾਹੀਆ ॥

For me, this is like the enjoyment of princely pleasures.

ਮੰਦਾ ਮੂਲਿ ਨ ਉਪਜਿਓ ਤਰੇ ਸਚੀ ਕਾਰੈ ਲਾਗਿ ਜੀਉ ॥੬॥

Evil does not well up within me, since I am saved, and dedicated to truthful actions. ||6||

ਕਰਤਾ ਮੰਨਿ ਵਸਾਇਆ ॥

I have enshrined the Creator within my mind;

ਜਨਮੈ ਕਾ ਫਲੁ ਪਾਇਆ ॥

I have obtained the fruits of life's rewards.

ਮਨਿ ਭਾਵੰਦਾ ਕੰਤੁ ਹਰਿ ਤੇਰਾ ਥਿਰੁ ਹੋਆ ਸੋਹਾਗੁ ਜੀਉ ॥੭॥

If your Husband Lord is pleasing to your mind, then your married life shall be eternal. ||7||

ਅਟਲ ਪਦਾਰਥੁ ਪਾਇਆ ॥

I have obtained everlasting wealth;

ਭੈ ਭੰਜਨ ਕੀ ਸਰਣਾਇਆ ॥

I have found the Sanctuary of the Dispeller of fear.

ਲਾਇ ਅੰਚਲਿ ਨਾਨਕ ਤਾਰਿਅਨੁ ਜਿਤਾ ਜਨਮੁ ਅਪਾਰ ਜੀਉ ॥੮॥੪॥੩੮॥

Grasping hold of the hem of the Lord's robe, Nanak is saved. He has won the incomparable life. ||8||4||38||